

ਮਾਰੂ ਮਹਲਾ ੧ ॥

Maaroo, First Mehl:

ਬਿਖੁ ਬੋਹਿਥਾ ਲਾਦਿਆ ਦੀਆ ਸਮੁੰਦ ਮੰਝਾਰਿ ॥

The boat is loaded with sin and corruption, and launched into the sea.

ਕੰਧੀ ਦਿਸਿ ਨ ਆਵਈ ਨਾ ਉਰਵਾਰੁ ਨ ਪਾਰੁ ॥

The shore cannot be seen on this side, nor on the shore beyond.

ਵੰਝੀ ਹਾਥਿ ਨ ਖੇਵਟੂ ਜਲੁ ਸਾਗਰੁ ਅਸਰਾਲੁ ॥੧॥

There are no oars, nor any boatmen, to cross over the terrifying world-ocean.
||1||

ਬਾਬਾ ਜਗੁ ਫਾਥਾ ਮਹਾ ਜਾਲਿ ॥

O Baba, the world is caught in the great noose.

ਗੁਰ ਪਰਸਾਦੀ ਉਬਰੇ ਸਚਾ ਨਾਮੁ ਸਮਾਲਿ ॥੧॥ ਰਹਾਉ ॥

By Guru's Grace, they are saved, contemplating the True Name. ||1||Pause||

ਸਤਿਗੁਰੂ ਹੈ ਬੋਹਿਥਾ ਸਬਦਿ ਲੰਘਾਵਣਹਾਰੁ ॥

The True Guru is the boat; the Word of the Shabad will carry them across.

ਤਿਥੈ ਪਵਣੁ ਨ ਪਾਵਕੋ ਨਾ ਜਲੁ ਨਾ ਆਕਾਰੁ ॥

There is neither wind nor fire, neither water nor form there.

ਤਿਥੈ ਸਚਾ ਸਚਿ ਨਾਇ ਭਵਜਲ ਤਾਰਣਹਾਰੁ ॥੨॥

The True Name of the True Lord is there; it carries them across the terrifying world-ocean. ||2||

ਗੁਰਮੁਖਿ ਲੰਘੇ ਸੇ ਪਾਰਿ ਪਏ ਸਚੇ ਸਿਉ ਲਿਵ ਲਾਇ ॥

The Gurmukhs reach the shore beyond, lovingly focusing on the True Lord.

ਆਵਾ ਗਉਣੁ ਨਿਵਾਰਿਆ ਜੋਤੀ ਜੋਤਿ ਮਿਲਾਇ ॥

Their comings and goings are ended, and their light merges into the Light.

ਗੁਰਮਤੀ ਸਹਜੁ ਊਪਜੈ ਸਚੇ ਰਹੈ ਸਮਾਇ ॥੩॥

Following the Guru's Teachings, intuitive peace wells up within them, and they remain merged in the True Lord. ||3||

ਸਪੁ ਪਿੜਾਈ ਪਾਈਐ ਬਿਖੁ ਅੰਤਰਿ ਮਨਿ ਰੋਸੁ ॥

The snake may be locked in a basket, but it is still poisonous, and the anger within its mind remains.

ਪੂਰਬਿ ਲਿਖਿਆ ਪਾਈਐ ਕਿਸ ਨੋ ਦੀਜੈ ਦੋਸੁ ॥

One obtains what is pre-ordained; why does he blame others?

ਗੁਰਮੁਖਿ ਗਾਰੜੁ ਜੇ ਸੁਣੇ ਮੰਨੇ ਨਾਉ ਸੰਤੋਸੁ ॥੪॥

If one, as Gurmukh, hears and believes in the Name, the charm against poison, his mind becomes content. ||4||

ਮਾਗਰਮਛੁ ਫਹਾਈਐ ਕੁੰਡੀ ਜਾਲੁ ਵਤਾਇ ॥

The crocodile is caught by the hook and line;

ਦੁਰਮਤਿ ਫਾਥਾ ਫਾਹੀਐ ਫਿਰਿ ਫਿਰਿ ਪਛੋਤਾਇ ॥

caught in the trap of evil-mindedness, he regrets and repents, again and again.

ਜੰਮਣ ਮਰਣੁ ਨ ਸੁਝਈ ਕਿਰਤੁ ਨ ਮੇਟਿਆ ਜਾਇ ॥੫॥

He does not understand birth and death; the inscription of one's past actions cannot be erased. ||5||

ਹਉਮੈ ਬਿਖੁ ਪਾਇ ਜਗਤੁ ਉਪਾਇਆ ਸਬਦੁ ਵਸੈ ਬਿਖੁ ਜਾਇ ॥

Injecting the poison of egotism, the world was created; with the Shabad enshrined within, the poison is eliminated.

ਜਰਾ ਜੋਹਿ ਨ ਸਕਈ ਸਚਿ ਰਹੈ ਲਿਵ ਲਾਇ ॥

Old age cannot torment one who remains lovingly absorbed in the True Lord.

ਜੀਵਨ ਮੁਕਤੁ ਸੋ ਆਖੀਐ ਜਿਸੁ ਵਿਚਹੁ ਹਉਮੈ ਜਾਇ ॥੬॥

He alone is called Jivan-Mikta, liberated while yet alive, from within whom egotism is eradicated. ||6||

ਧੰਧੈ ਧਾਵਤੁ ਜਗੁ ਬਾਧਿਆ ਨਾ ਬੁਝੈ ਵੀਚਾਰੁ ॥

The world is chasing after worldly affairs; caught and bound, it does not understand contemplative meditation.

ਜੰਮਣ ਮਰਣੁ ਵਿਸਾਰਿਆ ਮਨਮੁਖ ਮੁਗਧੁ ਗਵਾਰੁ ॥

The foolish, ignorant, self-willed manmukh has forgotten birth and death.

ਗੁਰਿ ਰਾਖੇ ਸੇ ਉਬਰੇ ਸਚਾ ਸਬਦੁ ਵੀਚਾਰਿ ॥੭॥

Those whom the Guru has protected are saved, contemplating the True Word of the Shabad. ||7||

ਸੂਹਟੁ ਪਿੰਜਰਿ ਪ੍ਰੇਮ ਕੈ ਬੋਲੈ ਬੋਲਣਹਾਰੁ ॥

In the cage of divine love, the parrot, speaks.

ਸਚੁ ਚੁਗੈ ਅੰਮ੍ਰਿਤੁ ਪੀਐ ਉਡੈ ਤ ਏਕਾ ਵਾਰ ॥

It pecks at the Truth, and drinks in the Ambrosial Nectar; it flies away, only once.

ਗੁਰਿ ਮਿਲਿਐ ਖਸਮੁ ਪਛਾਣੀਐ ਕਹੁ ਨਾਨਕ ਮੋਖ ਦੁਆਰੁ ॥੮॥੨॥

Meeting with the Guru, one recognizes his Lord and Master; says Nanak, he finds the gate of liberation. ||8||2||